

ਰਾਮਕਲੀ ਮਹਲਾ ੫ ॥

Raamkalee, Fifth Mehl:

ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥

Meeting with the Sangat, the Congregation, the Supreme Lord God has come into my consciousness.

ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥

In the Sangat, my mind has found contentment.

ਸੰਤਹ ਚਰਨ ਮਾਥਾ ਮੇਰੋ ਪਉਤ ॥

I touch my forehead to the feet of the Saints.

ਅਨਿਕ ਬਾਰ ਸੰਤਹ ਡੰਡਉਤ ॥੧॥

Countless times, I humbly bow to the Saints. ||1||

ਇਹੁ ਮਨੁ ਸੰਤਨ ਕੈ ਬਲਿਹਾਰੀ ॥

This mind is a sacrifice to the Saints;

ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥

holding tight to their support, I have found peace, and in their mercy, they have protected me. ||1||Pause||

ਸੰਤਹ ਚਰਣ ਧੋਇ ਧੋਇ ਪੀਵਾ ॥

I wash the feet of the Saints, and drink in that water.

ਸੰਤਹ ਦਰਸੁ ਪੇਖਿ ਪੇਖਿ ਜੀਵਾ ॥

Gazing upon the Blessed Vision of the Saints' Darshan, I live.

ਸੰਤਹ ਕੀ ਮੇਰੈ ਮਨਿ ਆਸ ॥

My mind rests its hopes in the Saints.

ਸੰਤ ਹਮਾਰੀ ਨਿਰਮਲ ਰਾਸਿ ॥੨॥

The Saints are my immaculate wealth. ||2||

ਸੰਤ ਹਮਾਰਾ ਰਾਖਿਆ ਪੜਦਾ ॥

The Saints have covered my faults.

ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥

By the Grace of the Saints, I am no longer tormented.

ਸੰਤਹ ਸੰਗੁ ਦੀਆ ਕਿਰਪਾਲ ॥

The Merciful Lord has blessed me with the Saints' Congregation.

ਸੰਤ ਸਹਾਈ ਭਏ ਦਇਆਲ ॥੩॥

The Compassionate Saints have become my help and support. ||3||

ਸੁਰਤਿ ਮਤਿ ਬੁਧਿ ਪਰਗਾਸੁ ॥

My consciousness, intellect and wisdom have been enlightened.

ਗਹਿਰ ਗੰਭੀਰ ਅਪਾਰ ਗੁਣਤਾਸੁ ॥

The Lord is profound, unfathomable, infinite, the treasure of virtue.

ਜੀਅ ਜੰਤ ਸਗਲੇ ਪ੍ਰਤਿਪਾਲ ॥

He cherishes all beings and creatures.

ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥

Nanak is enraptured, seeing the Saints. ||4||10||21||